

# Visit of Prime Minister to the Vatican City

October 30, 2021

---

## ਪ੍ਰਧਾਨ ਮੰਤਰੀ ਦਾ ਵੈਟੀਕਨ ਸਿਟੀ ਦਾ ਦੌਰਾ

ਅਕਤੂਬਰ 30, 2021

ਪਰਮ-ਪਵਿੱਤਰ ਪੋਪ ਫ੍ਰਾਂਸਿਸ ਨੇ ਸ਼ਨੀਵਾਰ, 30 ਅਕਤੂਬਰ, 2021 ਨੂੰ ਵੈਟੀਕਨ ਦੇ ਐਪੋਸਟੋਲਿਕ ਪੈਲੇਸ ਵਿਖੇ ਕੁਝ ਖ਼ਾਸ ਲੋਕਾਂ ਦੀ ਮੌਜੂਦਗੀ 'ਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸੁਆਗਤ ਕੀਤਾ।

ਕਿਸੇ ਭਾਰਤੀ ਪ੍ਰਧਾਨ ਮੰਤਰੀ ਅਤੇ ਪੋਪ ਦੇ ਦਰਮਿਆਨ ਪਿਛਲੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਦੌਰਾਨ ਇਹ ਪਹਿਲੀ ਮੁਲਾਕਾਤ ਸੀ। ਜੂਨ 2000 'ਚ ਸਵਰਗੀ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੇ ਆਖ਼ਰੀ ਵਾਰ ਵੈਟੀਕਨ ਦੇ ਦੌਰੇ ਦੌਰਾਨ ਉਦੋਂ ਦੇ ਪੋਪ, ਪਰਮ-ਪਵਿੱਤਰ ਜੌਨ ਪੌਲ-II ਨਾਲ ਮੁਲਾਕਾਤ ਕੀਤੀ ਸੀ। ਭਾਰਤ ਤੇ 'ਹੇਲੀ ਸੀਆ' ਵਿਚਾਲੇ 1948 ਤੋਂ ਹੀ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ ਬਾਅਦ ਤੋਂ ਦੋਸਤਾਨਾ ਸਬੰਧ ਚੱਲੇ ਆ ਰਹੇ ਹਨ। ਏਸ਼ੀਆ 'ਚ ਭਾਰਤ ਹੀ ਦੂਜਾ ਅਜਿਹਾ ਦੇਸ਼ ਹੈ, ਜਿੱਥੇ ਕੈਥੋਲਿਕ ਮਸੀਹੀ ਲੋਕਾਂ ਦੀ ਆਬਾਦੀ ਸਭ ਤੋਂ ਵੱਧ ਹੈ।

ਅੱਜ ਦੀ ਮੀਟਿੰਗ ਦੌਰਾਨ ਦੋਵੇਂ ਰਹਿਨੁਮਾਵਾਂ ਨੇ ਕੋਵਿਡ-19 ਮਹਾਮਾਰੀ ਅਤੇ ਪੂਰੀ ਦੁਨੀਆ ਦੇ ਲੋਕਾਂ 'ਚ ਪਾਏ ਗਏ ਇਸ ਦੇ ਨਤੀਜਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜਲਵਾਯੂ ਪਰਿਵਰਤਨ ਕਾਰਣ ਪੈਦਾ ਹੋਈਆਂ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਪੋਪ ਨੂੰ ਪੌਣ-ਪਾਣੀ ਦੀ ਇਸ ਤਬਦੀਲੀ ਦਾ ਟਾਕਰਾ ਕਰਨ ਲਈ ਭਾਰਤ ਵੱਲੋਂ ਚੁੱਕੀਆਂ ਗਈਆਂ ਉਦੇਸ਼ਮੁਖੀ ਪਹਿਲਾਂ ਅਤੇ ਕੋਵਿਡ-19 ਲਈ ਇੱਕ ਅਰਬ ਵੈਕਸੀਨੇਸ਼ਨ ਡੋਜ਼ ਦੇਣ 'ਚ ਹਾਸਲ ਕੀਤੀ ਗਈ ਸਫਲਤਾ ਬਾਰੇ ਦੱਸਿਆ। ਮਹਾਮਾਰੀ ਦੌਰਾਨ ਲੋੜਵੰਦ ਦੇਸ਼ਾਂ ਨੂੰ ਭਾਰਤ ਵੱਲੋਂ ਮਿਲੀ ਮਦਦ ਦੀ ਪਰਮ-ਪਵਿੱਤਰ ਨੇ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਪਰਮ-ਪਵਿੱਤਰ ਪੋਪ ਫ੍ਰਾਂਸਿਸ ਨੂੰ ਛੇਤੀ ਤੋਂ ਛੇਤੀ ਕਿਸੇ ਤਰੀਕ ਨੂੰ ਭਾਰਤ ਦੌਰੇ 'ਤੇ ਆਉਣ ਦਾ ਸੱਦਾ ਦਿੱਤਾ, ਜੋ ਬਹੁਤ ਖੁਸ਼ੀ ਨਾਲ ਪ੍ਰਵਾਨ ਕਰ ਲਿਆ ਗਿਆ।

ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ, ਮਾਣਯੋਗ ਕਾਰਡੀਨਲ ਪੀਏਟ੍ਰੋ ਪੈਰੇਲਿਨ ਨਾਲ ਵੀ ਮੁਲਾਕਾਤ ਕੀਤੀ।

ਰੋਮ,

ਅਕਤੂਬਰ 30, 2021

DISCLAIMER: This is an approximate translation. The original is available in English on MEA's website and may be referred to as the official press release.